



# Punjab Government Gazette

## EXTRAORDINARY

*Published by Authority*

CHANDIGARH, FRIDAY, MARCH 5, 2021 (PHALGUNA 14, 1942 SAKA)

### ਪੰਜਾਬ ਸਰਕਾਰ

ਸਥਾਨਕ ਸਰਕਾਰ ਵਿਭਾਗ  
(ਸਥਾਨਕ ਸਰਕਾਰ-3 ਸ਼ਾਖਾ)

### ਨੋਟੀਫਿਕੇਸ਼ਨ

ਮਿਤੀ 5 ਮਾਰਚ, 2021

**ਨੰ: 16/1/2021-4ਸਸ3/529.**—ਜਿਵੇਂ ਕਿ ਨਗਰ ਪੰਚਾਇਤ, ਕੀਰਤਪੁਰ ਸਾਹਿਬ ਵੱਲੋਂ “ਦੀ ਪੰਜਾਬ ਪਰੋਹਿਬੀਸ਼ਨ ਆਫ ਕਾਓ ਸਲਾਟਰ ਐਕਟ 1955” (15 ਆਫ 1956) ਦੀ ਧਾਰਾ 7 ਅਧੀਨ ਆਪਣੇ ਮਤਾ ਨੰ: 158 ਮਿਤੀ 17.12.2018 ਰਾਹੀਂ ਕਾਓ ਸੈਸ ਲਗਾਉਣਾ ਪ੍ਰਵਾਨ ਕੀਤਾ ਹੈ। ਇਸ ਦੇ ਸਬੰਧ ਵਿੱਚ ਅਖਬਾਰ ਰਾਹੀਂ ਜਨਤਕ ਸੂਚਨਾ ਪ੍ਰਕਾਸ਼ਿਤ ਕਰਵਾ ਕੇ ਆਮ ਜਨਤਾ ਪਾਸੋਂ ਇਤਰਾਜ ਅਤੇ ਸੁਝਾਓ ਮੰਗੇ ਗਏ ਸਨ, ਇਤਰਾਜ ਪ੍ਰਾਪਤ ਨਾ ਹੋਣ ਕਾਰਨ ਨਗਰ ਪੰਚਾਇਤ, ਕੀਰਤਪੁਰ ਸਾਹਿਬ ਵੱਲੋਂ ਮਤਾ ਨੰ: 189 ਮਿਤੀ 9.12.2019 ਨੂੰ ਫਾਈਨਲ ਨੋਟੀਫਿਕੇਸ਼ਨ ਕਰਾਉਣ ਲਈ ਮਤਾ ਪ੍ਰਵਾਨ ਕੀਤਾ ਗਿਆ।

2. ਇਸ ਲਈ ਹੁਣ “ਦੀ ਪੰਜਾਬ ਪਰੋਹਿਬੀਸ਼ਨ ਆਫ ਕਾਓ ਸਲਾਟਰ ਐਕਟ 1955” (15 ਆਫ 1956) ਦੀ ਧਾਰਾ 7 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਘੋਸ਼ਣਾ ਕਰਦੇ ਹਨ ਕਿ ਨਗਰ ਪੰਚਾਇਤ, ਕੀਰਤਪੁਰ ਸਾਹਿਬ ਦੇ ਖੇਤਰ ਵਿਖੇ ਹੇਠ ਲਿਖੀਆਂ ਵਸਤਾਂ ਦੀ ਵਿਕਰੀ ਉੱਤੇ ਫੀਸ (ਕਾਓ ਸੈਸ) ਲਾਗੂ ਹੋਵੇਗਾ ਜਿਸ ਦੀਆਂ ਕੁਲੈਕਟਿੰਗ ਏਜੰਸੀਆਂ ਹੇਠਾਂ ਦਿੱਤੇ ਟੇਬਲ ਵਿੱਚ ਘੋਸ਼ਿਤ ਕੀਤੀਆਂ ਜਾਂਦੀਆਂ ਹਨ:—

ਲੜੀ ਆਈਟਮ ਦਾ ਨਾਮ ਨੰ:	ਪ੍ਰਤੀ ਆਈਟਮ ਫੀਸ (ਕਾਓ ਸੈਸ)	ਕੁਲੈਕਟਿੰਗ ਏਜੰਸੀ ਦਾ ਨਾਮ
1 ਤੇਲ ਟੈਂਕਰ ਪ੍ਰਤੀ ਚੱਕਰ	100/- ਰੁਪਏ	ਨਗਰ ਪੰਚਾਇਤ, ਕੀਰਤਪੁਰ ਸਾਹਿਬ
2 ਸੀਮਿੰਟ ਪ੍ਰਤੀ ਬੈਗ	01/- ਰੁਪਏ	ਨਗਰ ਪੰਚਾਇਤ, ਕੀਰਤਪੁਰ ਸਾਹਿਬ
3 ਮੈਰਿਜ ਪੈਲਿਸ ਏ.ਸੀ. ਪ੍ਰਤੀ ਫੰਕਸ਼ਨ	500/- ਰੁਪਏ	ਨਗਰ ਪੰਚਾਇਤ, ਕੀਰਤਪੁਰ ਸਾਹਿਬ
4 ਮੈਰਿਜ ਪੈਲਿਸ ਨਾਨ ਏ.ਸੀ. ਪ੍ਰਤੀ ਫੰਕਸ਼ਨ	200/- ਰੁਪਏ	ਨਗਰ ਪੰਚਾਇਤ, ਕੀਰਤਪੁਰ ਸਾਹਿਬ
5 ਫੋਰ ਵ੍ਹੀਲਰ ਗੱਡੀ ਪ੍ਰਤੀ ਵਹੀਕਲ ਦੀ ਵਿਕਰੀ ਤੇ	500/- ਰੁਪਏ	ਰੀਜ਼ਨਲ ਟਰਾਂਸਪੋਰਟ ਅਥਾਰਟੀ, ਰੂਪਨਗਰ

---

6	ਦੋ ਵ੍ਹੀਲਰ ਗੱਡੀ ਪ੍ਰਤੀ ਵਹੀਕਲ ਦੀ ਵਿਕਰੀ ਤੇ	100/- ਰੁਪਏ	ਰੀਜ਼ਨਲ ਟਰਾਂਸਪੋਰਟ ਅਥਾਰਟੀ, ਰੂਪਨਗਰ
---	---	------------	---------------------------------

---

ਨੋਟ: ਸ਼ਰਾਬ/ਬੀਅਰ ਤੇ ਕਰ ਵਿਭਾਗ ਵੱਲੋਂ ਲਾਇਸੈਂਸ ਫੀਸ ਲਗਾਈ ਗਈ ਹੈ। ਇਹ ਆਮਦਨ ਕਾਓ ਸੈੱਸ ਦੇ ਰੱਖ-ਰਖਾਓ ਲਈ ਵਰਤੀ ਜਾਣੀ ਹੈ।

ਚੰਡੀਗੜ੍ਹ  
ਮਿਤੀ 3 ਮਾਰਚ, 2021

**ਅਜੋਏ ਕੁਮਾਰ ਸਿਨਹਾ, ਆਈ.ਏ.ਐਸ.**  
ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ,  
ਸਥਾਨਕ ਸਰਕਾਰ ਵਿਭਾਗ।